

Sri Guru Granth Sahib

Displaying 571 of

ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥

Maaeiaa Mohu Anthar Mal Laagai Maaeiaa Kae Vaapaaraa Raam ||

The filth of attachment to Maya clings to their hearts; they deal in Maya alone.

ਵਡਹੰਸ (ਮਃ ੩) ਛੰਤ (੫) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧

Raag Vadhans Guru Amar Das

ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥

Maaeiaa Kae Vaapaaraa Jagath Piaaraa Aavan Jaan Dhukh Paaee ||

They love to deal in Maya in this world; coming and going, they suffer in pain.

ਵਡਹੰਸ (ਮਃ ੩) ਛੰਤ (੫) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੨

Raag Vadhans Guru Amar Das

ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸਟਾ ਮਾਹਿ ਸਮਾਈ ॥

Bikh Kaa Keerraa Bikh Sio Laagaa Bistaa Maahi Samaaee ||

The worm of poison is addicted to poison; it is immersed in manure.

ਵਡਹੰਸ (ਮਃ ੩) ਛੰਤ (੫) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੨

Raag Vadhans Guru Amar Das

ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥

Jo Dhhur Likhiaa Soe Kamaavai Koe N Maettanehaaraa ||

He does what is pre-ordained for him; no one can erase his destiny.

ਵਡਹੰਸ (ਮਃ ੩) ਛੰਤ (੫) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੩

Raag Vadhans Guru Amar Das

ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥

Naanak Naam Rathae Thin Sadhaa Sukh Paaeiaa Hor Moorakh Kook Mueae Gaavaaraa ||3||

O Nanak, imbued with the Naam, the Name of the Lord, lasting peace is found; the ignorant fools die screaming. ||3||

ਵਡਹੰਸ (ਮਃ ੩) ਛੰਤ (੫) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੩

Raag Vadhans Guru Amar Das

ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥

Maaeiaa Mohi Man Rangiaa Mohi Sudhh N Kaaee Raam ||

Their minds are colored by emotional attachment to Maya; because of this emotional attachment, they do not understand.

ਵਡਹੰਸ (ਮਃ ੩) ਛੰਤ (੫) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੮
Raag Vadhans Guru Amar Das

ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥

Guramukh Eihu Man Rangeeai Dhoojaa Rang Jaaee Raam ||

The soul of the Gurmukh is imbued with the Lord's Love; the love of duality departs.

ਵਡਹੰਸ (ਮਃ ੩) ਛੰਤ (੫) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੫
Raag Vadhans Guru Amar Das

ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥

Dhoojaa Rang Jaaee Saach Samaae Sach Bharae Bhanddaaraa ||

The love of duality departs, and the soul merges in Truth; the warehouse is overflowing with Truth.

ਵਡਹੰਸ (ਮਃ ੩) ਛੰਤ (੫) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੫
Raag Vadhans Guru Amar Das

ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥

Guramukh Hovai Soee Boojhai Sach Savaaranehaaraa ||

One who becomes Gurmukh, comes to understand; the Lord embellishes him with Truth.

ਵਡਹੰਸ (ਮਃ ੩) ਛੰਤ (੫) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੬
Raag Vadhans Guru Amar Das

ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੁ ਨ ਜਾਏ ॥

Aapae Maelae So Har Milai Hor Kehanaa Kishhoo N Jaaee ||

He alone merges with the Lord, whom the Lord causes to merge; nothing else can be said or done.

ਵਡਹੰਸ (ਮਃ ੩) ਛੰਤ (੫) ੮:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੬
Raag Vadhans Guru Amar Das

ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥

Naanak Vin Naavai Bharam Bhulaaeiaa Eik Naam Rathae Rang Laaeae ||4||5||

O Nanak, without the Name, one is deluded by doubt; but some, imbued with the Name, enshrine love for the Lord. ||4||5||

ਵਡਹੰਸ (ਮਃ ੩) ਛੰਤ (੫) ੮:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੬
Raag Vadhans Guru Amar Das

ਵਡਹੰਸੁ ਮਹਲਾ ੩ ॥

Vaddehans Mehalaa 3 ||

Wadahans, Third Mehl:

ਵਡਹੰਸ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੫੭੧

ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥

Eae Man Maeriaa Aavaa Goun Sansaar Hai Anth Sach Nibaerraa Raam ||

O my mind, the world comes and goes in birth and death; only the True Name shall emancipate you in the end.

ਵਡਹੰਸ (ਮਃ ੩) ਛੰਤ (੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੭

Raag Vadhans Guru Amar Das

ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

Aapae Sachaa Bakhas Leae Fir Hoe N Faeraa Raam ||

When the True Lord Himself grants forgiveness, then one does not have to enter the cycle of reincarnation again.

ਵਡਹੰਸ (ਮਃ ੩) ਛੰਤ (੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੮

Raag Vadhans Guru Amar Das

ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥

Fir Hoe N Faeraa Anth Sach Nibaerraa Guramukh Milai Vaddiaaee ||

He does not have to enter the cycle of reincarnation again, and he is emancipated in the end; as Gurmukh, he obtains glorious greatness.

ਵਡਹੰਸ (ਮਃ ੩) ਛੰਤ (੬) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੮

Raag Vadhans Guru Amar Das

ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥

Saachai Rang Raathae Sehajae Maathae Sehajae Rehae Samaaee ||

Imbued with love for the True Lord, he is intoxicated with celestial bliss, and he remains absorbed in the Celestial Lord.

ਵਡਹੰਸ (ਮਃ ੩) ਛੰਤ (੬) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੯

Raag Vadhans Guru Amar Das

ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥

Sachaa Man Bhaaeiaa Sach Vasaaeiaa Sabadh Rathae Anth Nibaeraa ||

The True Lord is pleasing to his mind; he enshrines the True Lord in his mind; attuned to the Word of the Shabad, he is emancipated in the end.

ਵਡਹੰਸ (ਮਃ ੩) ਛੰਤ (੬) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੦

Raag Vadhans Guru Amar Das

ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

Naanak Naam Rathae Sae Sach Samaanae Bahur N Bhavajal Faeraa ||1||

O Nanak, those who are imbued with the Naam, merge in the True Lord; they are not cast into the terrifying world-ocean again. ||1||

ਵਡਹੰਸ (ਮਃ ੩) ਛੰਤ (੬) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੦

Raag Vadhans Guru Amar Das

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥

Maaeiaa Mohu Sabh Baral Hai Dhoojai Bhaae Khuaaee Raam ||

Emotional attachment to Maya is total madness; through the love of duality, one is ruined.

ਵਡਹੰਸ (ਮਃ ੩) ਛੰਤ (੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੧

Raag Vadhans Guru Amar Das

ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥

Maathaa Pithaa Sabh Haeth Hai Haethae Palachaaee Raam ||

Mother and father - all are subject to this love; in this love, they are entangled.

ਵਡਹੰਸ (ਮਃ ੩) ਛੰਤ (੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੧

Raag Vadhans Guru Amar Das

ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥

Haethae Palachaaee Purab Kamaaee Maett N Sakai Koei ||

They are entangled in this love, on account of their past actions, which no one can erase.

ਵਡਹੰਸ (ਮਃ ੩) ਛੰਤ (੬) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੨

Raag Vadhans Guru Amar Das

ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥

Jin Srisatt Saajee So Kar Vaekhai This Jaevadd Avar N Koei ||

The One who created the Universe, beholds it; no other is as great as He.

ਵਡਹੰਸ (ਮਃ ੩) ਛੰਤ (੬) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੨

Raag Vadhans Guru Amar Das

ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥

Manamukh Andhhaa Thap Thap Khapai Bin Sabadhai Saanth N Aaei ||

The blind, self-willed manmukh is consumed by his burning rage; without the Word of the Shabad, peace is not obtained.

ਵਡਹੰਸ (ਮਃ ੩) ਛੰਤ (੬) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੩

Raag Vadhans Guru Amar Das

ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥

Naanak Bin Naavai Sabh Koei Bhulaa Maaeiaa Mohi Khuaaee ||2||

O Nanak, without the Name, everyone is deluded, ruined by emotional attachment to Maya. ||2||

ਵਡਹੰਸ (ਮਃ ੩) ਛੰਤ (੬) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੪

Raag Vadhans Guru Amar Das

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥

Eaehu Jag Jalathaa Dhaekh Kai Bhaj Peae Har Saranaaee Raam ||

Seeing that this world on fire, I have hurried to the Sanctuary of the Lord.

ਵਡਹੰਸ (ਮਃ ੩) ਛੰਤ (੬) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੪

Raag Vadhans Guru Amar Das

ਅਰਦਾਸਿ ਕਰੀ ਗੁਰ ਪੁਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥

Aradhaas Karanaee Gur Poorae Aagai Rakh Laevahu Dhaehu Vaddaaee Raam ||

I offer my prayer to the Perfect Guru: please save me, and bless me with Your glorious greatness.

ਵਡਹੰਸ (ਮਃ ੩) ਛੰਤ (੬) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੫

Raag Vadhans Guru Amar Das

ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥

Rakh Laevahu Saranaaee Har Naam Vaddaaee Thudhh Jaevadd Avar N Dhaathaa ||

Preserve me in Your Sanctuary, and bless me with the glorious greatness of the Name of the Lord; there is no other Giver as great as You.

ਵਡਹੰਸ (ਮਃ ੩) ਛੰਤ (੬) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੫

Raag Vadhans Guru Amar Das

ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥

Saevaa Laagae Sae Vaddabhaagae Jug Jug Eaeko Jaathaa ||

Those who are engaged in serving You are very fortunate; throughout the ages, they know the One Lord.

ਵਡਹੰਸ (ਮਃ ੩) ਛੰਤ (੬) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੬

Raag Vadhans Guru Amar Das

ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥

Jath Sath Sanjam Karam Kamaavai Bin Gur Gath Nehee Paaee ||

You may practice celibacy, truth, austere self-discipline and rituals, but without the Guru, you shall not be emancipated.

ਵਡਹੰਸ (ਮਃ ੩) ਛੰਤ (੬) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੬

Raag Vadhans Guru Amar Das

ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥

Naanak This No Sabadh Bujhaaeae Jo Jaae Pavai Har Saranaaee ||3||

O Nanak, he alone understands the Word of the Shabad, who goes and seeks the Lord's Sanctuary. ||3||

ਵਡਹੰਸ (ਮਃ ੩) ਛੰਤ (੬) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੭

Raag Vadhans Guru Amar Das

ਜੋ ਹਰਿ ਮਤਿ ਦੇਇ ਸਾ ਉਪਜੈ ਹੋਰ ਮਤਿ ਨ ਕਾਈ ਰਾਮ ॥

Jo Har Math Dhaee Saa Oopajai Hor Math N Kaaee Raam ||

That understanding, imparted by the Lord, wells up; there is no other understanding.

ਵਡਹੰਸ (ਮਃ ੩) ਛੰਤ (੬) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੮

Raag Vadhans Guru Amar Das

ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥

Anthar Baahar Eaek Thoo Aapae Dhaehi Bujhaaee Raam ||

Deep within, and beyond as well, You alone are, O Lord; You Yourself impart this understanding.

ਵਡਹੰਸ (ਮਃ ੩) ਛੰਤ (੬) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੮

Raag Vadhans Guru Amar Das

ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥

Aapae Dhaehi Bujhaaee Avar N Bhaaee Guramukh Har Ras Chaakhiaa ||

One whom He Himself blesses with this understanding, does not love any other. As Gurmukh, he tastes the subtle essence of the Lord.

ਵਡਹੰਸ (ਮਃ ੩) ਛੰਤ (੬) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੯

Raag Vadhans Guru Amar Das

ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥

Dhar Saachai Sadhaa Hai Saachaa Saachai Sabadh Subhaakhiaa ||

In the True Court, he is forever True; with love, he chants the True Word of the Shabad.

ਵਡਹੰਸ (ਮਃ ੩) ਛੰਤ (੬) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੫੭੧ ਪੰ. ੧੯

Raag Vadhans Guru Amar Das